

ਸਿਰੀਰਾਗੁ ਮਹਲਾ ੫ ॥

Siree Raag, Fifth Mehl:

ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥

With your tongue, repeat the True Name, and your mind and body shall become pure.

ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥

Your mother and father and all your relations-without Him, there are none at all.

ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥

If God Himself bestows His Mercy, then He is not forgotten, even for an instant. ||1||

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥

O my mind, serve the True One, as long as you have the breath of life.

ਬਿਨੁ ਸਚੇ ਸਭ ਕੂਤੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥

Without the True One, everything is false; in the end, all shall perish. ||1||Pause||

ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥

My Lord and Master is Immaculate and Pure; without Him, I cannot even survive.

ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥

Within my mind and body, there is such a great hunger; if only someone would come and unite me with Him, O my mother!

ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥

I have searched the four corners of the world-without our Husband Lord, there is no other place of rest. ||2||

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥

Offer your prayers to Him, who shall unite you with the Creator.

ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥

The True Guru is the Giver of the Naam; His Treasure is perfect and overflowing.

ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥

Forever and ever, praise the One, who has no end or limitation. ||3||

ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥

Praise God, the Nurturer and Cherisher; His Wondrous Ways are unlimited.

ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥

Forever and ever, worship and adore Him; this is the most wonderful wisdom.

ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥

O Nanak, God's Flavor is sweet to the minds and bodies of those who have such blessed destiny written on their foreheads. ||4||19||89||